

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ

Raag Soohi, Fifth Mehl, Ashtapadees, Tenth House, Kaafee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥

Even though I have made mistakes, and even though I have been wrong, I am still called Yours, O my Lord and Master.

ਜਿਨ੍ਹਾ ਨੇਹੁ ਦੂਜਾਣੇ ਲਗਾ ਝੁਰਿ ਮਰਹੁ ਸੇ ਵਾਢੀਆ ॥੧॥

Those who enshrine love for another, die regretting and repenting. ||1||

ਹਉ ਨਾ ਛੋਡਉ ਕੰਤ ਪਾਸਰਾ ॥

I shall never leave my Husband Lord's side.

ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥

My Beloved Lover is always and forever beautiful. He is my hope and inspiration. ||1||Pause||

ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥

You are my Best Friend; You are my relative. I am so proud of You.

ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥

And when You dwell within me, I am at peace. I am without honor - You are my honor. ||2||

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥

And when You are pleased with me, O treasure of mercy, then I do not see any other.

ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥

Please grant me this blessing, that that I may forever dwell upon You and cherish You within my heart. ||3||

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥

Let my feet walk on Your Path, and let my eyes behold the Blessed Vision of Your Darshan.

ਸ੍ਰਵਣੀ ਸੁਣੀ ਕਹਾਣੀਆ ਜੇ ਗੁਰੂ ਥੀਵੈ ਕਿਰਪਾਲਿ ॥੪॥

With my ears, I will listen to Your Sermon, if the Guru becomes merciful to me. ||4||

ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥

Hundreds of thousands and millions do not equal even one hair of Yours, O my Beloved.

ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥

You are the King of kings; I cannot even describe Your Glorious Praises. ||5||

ਸਹੀਆ ਤਉ ਅਸੰਖ ਮੰਵਹੁ ਹਭਿ ਵਧਾਣੀਆ ॥

Your brides are countless; they are all greater than I am.

ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥

Please bless me with Your Glance of Grace, even for an instant; please bless me with Your Darshan, that I may revel in Your Love. ||6||

ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਵਨਿ ਦੂਰੇ ॥

Seeing Him, my mind is comforted and consoled, and my sins and mistakes are far removed.

ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥

How could I ever forget Him, O my mother? He is permeating and pervading everywhere. ||7||

ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥

In humility, I bowed down in surrender to Him, and He naturally met me.

ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥

I have received what was pre-ordained for me, O Nanak, with the help and assistance of the Saints. ||8||1||4||